

# TODAY'S HUKAMNAMA FROM SRI DARBAR SAHIB, SRI AMRITSAR.

[November 22nd, 2021 – Monday]

ਧਨਾਸਰੀ ਮਹਲਾ ੪ ॥

ਹਰਿ ਹਰਿ ਬੁੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਉਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਸੋਮਵਾਰ ਮੱਘਰ ੭, ੫੫੩ ਨਾਨਕਸ਼ਾਹੀ, ੨੨ ਨਵੰਬਰ ੨੦੨੧ (ਅੰਗ: ੬੬੮)

## ਪੰਜਾਬੀ ਵਿਆਖਿਆ:

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੁੰਦ ਵਾਸਤੇ ਤੜਫ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੁੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੁੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇਂ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੇ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

## English Translation:

### TILANG, FOURTH MEHL:

O, True Master! We are like the Chatrik (toad) craving and pining for the life-giving raindrop of the Lord's True Name and are eagerly waiting for the nectar of True Name. May the Lord, through His Grace, bless us with the (drop) nectar of His True Name even for a moment (for the twinkling of an eye) so that we may survive! (1) I cannot exist without the support of the Lord's True Name even for a moment (even for a night). We feel our life's end has come without the True Name, just as an addict (drug addict) cannot survive even for a short while without being supplied with the drug, and feels half dead without it. (Pause). O True Lord! You are too deep like an ocean, and we cannot evaluate Your limits or gauge Your depth even to a small extent as You are limitless and beyond our comprehension. O, Lord! You are limitless being greater and Vast than the Greatest power on Earth. You alone know Your Greatness or Vastness and are beyond our reach and comprehension. (2) O, Lord! Your, saints, who are imbued with Your love and devotion, are always' busy reciting Your True Name as they are immersed in Your True Name fully. The holy saints of the Lord are honored and acclaimed all over the world due to their love and worship of the Lord and have become Great by reciting True Name. (3) The Lord is the True Master Himself and is the devotee also and has made certain set principles or systems for the functioning of the world. O Nanak! I have sought refuge at the lotus-feet of the Lord, as the Lord protects His saints Himself through His Grace. (4-5)

Monday, 7<sup>th</sup> Maghar (Samvat 553 Nanakshahi) 22<sup>nd</sup> November, 2021 (Page: 668)